

ਗਉੜੀ ਮਹਲਾ ੫ ॥

Gauree, Fifth Mehl:

ਮੋਹਿ ਦਾਸਰੋ ਠਾਕੁਰ ਕੋ ॥

I am the slave of my Lord and Master.

ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥

I eat whatever God gives me. ||1||Pause||

ਐਸੋ ਹੈ ਰੇ ਖਸਮੁ ਹਮਾਰਾ ॥

Such is my Lord and Master.

ਖਿਨ ਮਹਿ ਸਾਜਿ ਸਵਾਰਣਹਾਰਾ ॥੧॥

In an instant, He creates and embellishes. ||1||

ਕਾਮੁ ਕਰੀ ਜੇ ਠਾਕੁਰ ਭਾਵਾ ॥

I do that work which pleases my Lord and Master.

ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥

I sing the songs of God's glory, and His wondrous play. ||2||

ਸਰਣਿ ਪਰਿਓ ਠਾਕੁਰ ਵਜੀਰਾ ॥

I seek the Sanctuary of the Lord's Prime Minister;

ਤਿਨਾ ਦੇਖਿ ਮੇਰਾ ਮਨੁ ਧੀਰਾ ॥੩॥

beholding Him, my mind is comforted and consoled. ||3||

ਏਕ ਟੇਕ ਏਕੋ ਆਧਾਰਾ ॥

The One Lord is my support, the One is my steady anchor.

ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥

Servant Nanak is engaged in the Lord's work. ||4||11||149||